



Punjab Government Gazette

EXTRAORDINARY

Published by Authority

CHANDIGARH, THURSDAY, JUNE 15, 2023 (JYAISTHA 25, 1945 SAKA)

ਪੰਜਾਬ ਵਿਧਾਨ ਸਭਾ ਸਕੱਤਰੇਤ

ਅਧਿਸੂਚਨਾ

ਮਿਤੀ 13 ਜੂਨ, 2023

ਨੰ: 01-ਏ/ਸੀ.ਏ.ਏ./2022-23/32.—ਪੰਜਾਬ ਵਿਧਾਨ ਸਭਾ ਦੇ ਜੂਨ, 2022 ਬਜਟ ਸਮਾਗਮ ਦੌਰਾਨ ਬੁੱਢਾ ਨਾਲਾ ਅਤੇ ਘੱਗਰ ਨਦੀ ਦੇ ਪਾਣੀ ਨੂੰ ਸਾਫ਼ ਕਰਨ ਦਾ ਮਾਮਲਾ ਸਦਨ ਅੰਦਰ ਉਠਾਇਆ ਗਿਆ ਸੀ ਅਤੇ ਸਦਨ ਦੁਆਰਾ ਮਾਨਯੋਗ ਸਪੀਕਰ, ਪੰਜਾਬ ਵਿਧਾਨ ਸਭਾ ਨੇ ਦੋਵੇਂ ਮਾਮਲਿਆਂ ਦੀ ਛਾਣ-ਬੀਣ ਕਰਨ ਲਈ ਬੁੱਢਾ ਨਾਲਾ ਅਤੇ ਘੱਗਰ ਨਦੀ ਦੇ ਮਾਮਲਿਆਂ ਸਬੰਧੀ ਕਮੇਟੀ ਗਠਨ ਕਰਨ ਦਾ ਅਧਿਕਾਰ ਦਿੱਤਾ ਗਿਆ, ਜਿਸ ਦੀ ਪੈਰਵੀ ਵਿਚ ਉਨ੍ਹਾਂ ਨੇ 19 ਜੁਲਾਈ, 2022 ਨੂੰ ਉੱਕਤ ਵਿਸ਼ੇ ਸਬੰਧੀ ਸਦਨ ਦੀ ਕਮੇਟੀ ਦਾ ਗਠਨ ਕੀਤਾ ਗਿਆ ਸੀ।

ਕਮੇਟੀ ਦੀ ਮਿਤੀ 08 ਜੂਨ, 2023 ਨੂੰ ਹੋਈ ਮੀਟਿੰਗ ਵਿਚ ਕਮੇਟੀ ਵੱਲੋਂ ਕੀਤੀ ਗਈ ਸਿਫਾਰਸ਼ ਨੂੰ ਮੰਨਜ਼ੂਰ ਕਰਦਿਆਂ ਮਾਨਯੋਗ ਸਪੀਕਰ, ਪੰਜਾਬ ਵਿਧਾਨ ਸਭਾ ਨੇ ਕਮੇਟੀ ਦਾ ਨਾਮ “ਬੁੱਢਾ ਨਾਲਾ ਅਤੇ ਘੱਗਰ ਨਦੀ ਦੇ ਮਾਮਲਿਆਂ ਸਬੰਧੀ ਕਮੇਟੀ” ਤੋਂ ਬਦਲ ਕੇ “ਬੁੱਢਾ ਦਰਿਆ ਅਤੇ ਘੱਗਰ ਨਦੀ ਦੇ ਮਾਮਲਿਆਂ ਸਬੰਧੀ ਕਮੇਟੀ” ਰੱਖਣ ਦੇ ਹੁਕਮ ਕੀਤੇ ਹਨ।

ਚੰਡੀਗੜ੍ਹ
ਮਿਤੀ 14 ਜੂਨ, 2023

ਰਾਮ ਲੋਕ ਖਟਾਣਾ,
ਸਕੱਤਰ।

2860/6-2023/Pb. Govt. Press, S.A.S. Nagar